

ਏਰੀਆ ਵਿਕਾਸ ਪ੍ਰੋਗਰਾਮ ਅਧੀਨ 1092.36 ਲੱਖ ਦਾ ਕਰਜ਼ ਮੁਹੱਈਆ ਕਰਵਾਉਣ ਦਾ ਟੀਚਾ- ਵਧੀਕ ਡਿਪਟੀ ਕਮਿਸ਼ਨਰ

ਸਾਲ 2018-19 'ਚ 172 ਡਾਅਰੀ ਯੂਨਿਟ ਸਥਾਪਿਤ ਕਰਨ ਲਈ ਦਿੱਤਾ ਜਾਵਗਾ 633 ਲੱਖ ਦਾ ਕਰਜ਼ ਤਰਨ ਤਾਰਨ 22 ਜੂਨ ()-

ਜ਼ਿਲਾ ਵਿੱਚ ਮਹਿਲਾ ਸਵੈ-ਸਹਾਇਤਾ ਗਰੁੱਪ , ਡਾਅਰੀ ਵਿਕਾਸ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਧੰਦਿਆਂ ਨੂੰ ਆਪਣੇ ਪੈਰਾਂ 'ਤੇ ਖੜਾ ਹੋਣ ਲਈ ਬੈਂਕ ਤਰਜੀਹ ਦੇ ਅਧਾਰ 'ਤੇ ਘੱਟ ਵਿਆਜ ਦਰਾਂ ਉੱਤੇ ਕਰਜ਼ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਲੋਕ ਆਰਥਿਕ ਪਖੇ ਮਜ਼ਬੂਤ ਹੋ ਸਕਣ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੰਦੀਪ ਕੁਮਾਰ ਰਿਸ਼ੀ ਨੇ ਅੱਜ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬੈਂਕਾਂ ਦੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ।



ਵਧੀਕ ਡਿਪਟੀ ਕਮਿਸ਼ਨਰ ਨੇ ਅੱਗ ਦੱਸਿਆ ਕਿ ਸਾਲ 2018-19 ਲਈ ਡਾਅਰੀ ਵਿਕਾਸ ਦੇ 172 ਯੂਨਿਟ ਸਥਾਪਿਤ ਕਰਨ ਲਈ 633 ਲੱਖ ਰੁਪਏ ਦਾ ਕਰਜ਼ ਮੁਹੱਈਆ ਕਰਵਾਉਣ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਏਰੀਆ ਵਿਕਾਸ ਪ੍ਰੋਗਰਾਮ ਅਧੀਨ ਖੇਤੀਬਾੜੀ ਸਾਹਿਬ, ਪੱਟੀ ਅਤੇ ਤਰਨ ਤਾਰਨ ਲਈ ਅਗਲੇ 5 ਸਾਲਾਂ ਲਈ 150 ਕਰੋੜਾਂ ਲਈ 1092.36 ਲੱਖ ਦਾ ਕਰਜ਼ ਮੁਹੱਈਆ ਕਰਵਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਵੱਖ-ਵੱਖ ਬੈਂਕਾਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਕੀਤੇ ਗਏ ਟੀਚਿਆਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਸ ਦਾ ਲਾਭ ਉਠਾ ਸਕਣ।

ਇਸ ਮੌਕੇ ਉਨ੍ਹਾਂ ਬੈਂਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ ਮੁਹੱਈਆ ਕਰਵਾਉਣ ਲਈ ਬਕਾਇਆ ਪਾਏ ਕਰਜ਼ਾਂ ਦਾ 30 ਜੂਨ 2018 ਤੱਕ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾੜੀ ਕਾਰਗੁਜ਼ਾਰੀ ਦਿਖਾਉਣ

ਵਾਲ ਬੈਂਕਾਂ ਨੂੰ ਜਵਾਬ ਦਣਾ ਪਵਗਾ ਇਸ ਲਈ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਬੈਂਕਾਂ ਵਲੋਂ ਪ੍ਰਾਪਤ ਟੀਚਿਆਂ ਦੀ ਸਮੀਖਿਆ ਵੀ ਕੀਤੀ ਅਤੇ ਇਸ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ੍ਰ. ਅਮਰੀਕ ਸਿੰਘ ਚੀਫ ਐਲ.ਡੀ.ਐਮ. ਤਰਨ ਤਾਰਨ ਨੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਦੇ ਸੁਝਾਅ ਅਤੇ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਦੂਰ ਕਰਨ ਦਾ ਯਤਨ ਕੀਤਾ।